

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ  
ਭਾਰਤੀਯ ਸਟੇਟ ਬੈਂਕ ਵਲੋਂ ਜ਼ਿਲਾ ਪ੍ਰਸ਼ਾਸਨ ਨੂੰ 100 ਪੀ.ਪੀ.ਈ. ਕਿੱਟਾਂ ਕੀਤੀਆਂ ਪ੍ਰਦਾਨ  
ਬੈਂਕ ਨੇ 200 ਮਾਸਕ ਤੇ 40 ਬੋਤਲਾਂ ਸੈਨੀਟਾਈਜ਼ਰ ਵੀ ਕੀਤੇ ਭੇਂਟ

ਬਠਿੰਡਾ, 16 ਮਈ : ਕੋਵਿਡ 19 ਦੇ ਮੱਦੇਨਜ਼ਰ ਭਾਰਤੀਯ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਕ ਸ਼੍ਰੀ ਕੇ.ਕੇ. ਧੌਲੀਆ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੂੰ ਕਰੋਨਾ ਵਾਇਰਸ ਦੀ ਜੰਗ 'ਚ ਆਪਣੇ ਤਨਦੇਹੀ ਨਾਲ ਜੁੜੇ ਕਰਮਚਾਰੀਆਂ ਲਈ 100 ਪੀ.ਪੀ.ਈ. ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬੈਂਕ ਵਲੋਂ 200 ਮਾਸਕ ਤੇ 40 ਬੋਤਲਾਂ ਸੈਨੀਟਾਈਜ਼ਰ ਦੀਆਂ ਦਿੱਤੀਆਂ ਗਈਆਂ। ਇਸੇ ਤਰਾਂ ਹੀ ਭਾਰਤੀਯ ਸਟੇਟ ਬੈਂਕ ਬਠਿੰਡਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਲਗਭਗ 300 ਰਾਸ਼ਨ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ।

ਇਸ ਮੌਕੇ ਸ਼੍ਰੀ ਧੌਲੀਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਭਾਰਤੀਯ ਸਟੇਟ ਬੈਂਕ ਹਮੇਸ਼ਾ ਜ਼ਿਲਾ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਿਆ ਹੈ। ਇਸ ਮੌਕੇ ਜ਼ਿਲਾ ਲੀਡ ਬੈਂਕ ਮੈਨੇਜਰ ਸ਼੍ਰੀ ਜੈਸੰਕਰ ਸ਼ਰਮਾ, ਸ਼੍ਰੀ ਪ੍ਰੇਮ ਕੁਮਾਰ ਗਰਗ ਅਤੇ ਹੋਰ ਮੁੱਖ ਪ੍ਰਬੰਧਕ ਵੀ ਮੌਜੂਦ ਸਨ।

[I/25238/2020](http://25238/2020)

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ  
ਪਿਛਲੇ ਦੋ ਦਿਨਾਂ ਦੌਰਾਨ ਜ਼ਿਲੇ ਭਰ 'ਚ ਸਹਿਕਾਰੀ ਸਭਾਵਾਂ ਵਲੋਂ 56,91,456 ਰੁਪਏ ਦੀ ਵੇਚੀ ਖਾਦ  
ਵੇਰਕਾ ਵਲੋਂ 2,28,617 ਲੀਟਰ ਦੁੱਧ ਕਿਸਾਨਾਂ ਤੋਂ ਖਰੀਦ ਕੀਤਾ ਗਿਆ  
ਵੇਰਕਾ ਤੇ ਮਾਰਕਫੈਡ ਵਲੋਂ ਲੋਕਾਂ ਦੇ ਦਰਾਂ ਤੱਕ ਮੁਹੱਈਆ ਕਰਵਾਇਆ ਜਾ ਰਿਹਾ ਹੈ ਲੋੜੀਂਦਾ ਸਮਾਨ  
ਜ਼ਿਲੇ ਦੀਆਂ 5 ਕੋ-ਆਪ੍ਰੋਟਿਵ ਬੈਂਕਾਂ 'ਤੇ ਜਲਦ ਹੀ ਦਿੱਤੀ ਜਾਵੇਗੀ ਏ.ਟੀ.ਐਮ. ਦੀ ਸੁਵਿਧਾ

ਬਠਿੰਡਾ, 16 ਮਈ : ਕਰੋਨਾ ਵਾਇਰਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਦਿਆਂ ਸਹਿਕਾਰੀ ਸਭਾਵਾਂ ਵਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲਾ ਬਠਿੰਡਾ 'ਚ ਕੁੱਲ 16,53,367 ਰੁਪਏ ਦੀਆਂ ਜ਼ਰੂਰੀ ਵਸਤਾਂ ਦਾ ਸਮਾਨ ਜਿਵੇਂ ਕਿ ਘਿਉ, ਦਾਲਾਂ, ਤੇਲ, ਖੰਡ ਆਦਿ ਅਤੇ ਕੈਟਲਫੀਡ ਸਹਿਕਾਰੀ ਸਭਾਵਾਂ ਦੁਆਰਾ ਲੋਕਾਂ

ਦੇ ਘਰੋਂ-ਘਰੀ ਦਿੱਤਾ ਗਿਆ ਤੇ 56,91,456 ਰੁਪਏ ਦੀ ਖਾਦ ਵੀ ਸਹਿਕਾਰੀ ਸਭਾਵਾਂ ਦੁਆਰਾ ਮੈਂਬਰਾਂ ਨੂੰ ਵੇਚੀ ਗਈ ਹੈ। ਇਹ ਜਾਣਕਾਰੀ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸ਼੍ਰੀ ਅਨਿਲ ਕੁਮਾਰ ਨੇ ਸਾਂਝੀ ਕੀਤੀ।

ਇਸ ਬਾਰੇ ਹੋਰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਬਠਿੰਡਾ ਵੱਲੋਂ 2,28,617 ਲੀਟਰ ਦੁੱਧ ਦੀ ਖਰੀਦ ਕਿਸਾਨਾਂ ਤੋਂ ਕੀਤੀ ਗਈ ਹੈ। ਇਸੇ ਤਰਾਂ ਵੇਰਕਾ ਵੱਲੋਂ ਆਪਣੀਆਂ ਵੈਨਾਂ ਰਾਹੀਂ ਦੁੱਧ ਦੀ ਸਪਲਾਈ ਵੀ ਆਮ ਲੋਕਾਂ ਨੂੰ ਉਨਾਂ ਦੇ ਦਰਾਂ ਤੱਕ ਕੀਤੀ ਗਈ ਹੈ। ਇਸ ਤੋਂ ਇਲਾਵਾਂ ਵੇਰਕਾ ਵੱਲੋਂ ਦਹੀਂ, ਪਨੀਰ, ਲੱਸੀ, ਆਈਸ ਕਰੀਮ ਅਤੇ ਘਿਓ ਦੀ ਨਿਰਵਿਘਨ ਸਪਲਾਈ ਵੀ ਆਮ ਜਨਤਾ ਨੂੰ ਮੁਹੱਈਆ ਕਰਵਾਈ ਗਈ।

ਉਨਾਂ ਦੱਸਿਆ ਕਿ ਮਾਰਕਫੈਡ ਬਠਿੰਡਾ ਵੱਲੋਂ ਵੀ ਸੇਲ ਪੁਆਇੰਟਾਂ ਰਾਹੀਂ ਲੋਕਾਂ ਨੂੰ 2 ਟਨ ਘਿਓ ਤੇ 8000 ਰੁਪਏ ਦੀਆਂ ਹੋਰ ਜ਼ਰੂਰੀ ਵਸਤਾਂ ਦੀ ਆਮ ਲੋਕਾਂ ਨੂੰ ਸਪਲਾਈ ਕਰਨ ਤੋਂ ਇਲਾਵਾ 15 ਟਨ ਕੈਟਲ ਫੀਡ ਦੀ ਸੇਲ ਵੀ ਕੀਤੀ ਗਈ। ਇਸ ਤੋਂ ਇਲਾਵਾ ਹੋਰ ਉਚ ਕੁਆਲਿਟੀ ਦਾ ਸਮਾਨ ਵੀ ਕਿਸਾਨਾਂ ਦੇ ਘਰਾਂ ਤੱਕ ਪਹੰਚਾਇਆ ਗਿਆ।

ਉਪ ਰਜਿਸਟਰਾਰ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਦੀ ਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਵੱਲੋਂ ਕਿਸਾਨ ਮੈਂਬਰਾਂ ਨੂੰ 982.32 ਲੱਖ ਰੁਪਏ ਦੀ ਅਡਵਾਂਸਮੈਂਟ 'ਸ਼ਾਰਟ ਟਰਮ ਐਗਰੀਕਲਚਰ ਲੋਨ' ਰਾਹੀਂ ਕੀਤੀ ਗਈ ਹੈ। ਉਨਾਂ ਇਹ ਵੀ ਕਿਹਾ ਕਿ ਜਲਦ ਹੀ ਜ਼ਿਲੇ ਭਰ 'ਚ ਕੋ-ਆਪ੍ਰੋਟਿਵ ਬੈਂਕ ਦੀਆਂ 5 ਹੋਰ ਬ੍ਰਾਂਚਾਂ 'ਤੇ ਵੀ ਏ.ਟੀ.ਐਮ. ਦੀ ਸੁਵਿਧਾ ਦਿੱਤੀ ਜਾ ਰਹੀ ਹੈ।

[1/25239/2020](https://www.punjab.gov.in/25239/2020)